

ਤੁਰੰਤ ਰਿਲੀਜ਼ ਲਈ

ਸਿਟੀ ਆਫ ਬ੍ਰੈਂਪਟਨ ਨੇ ਮੇਅਰ ਦੀ COVID-19 ਇਕੋਨੋਮਿਕ ਸਪੋਰਟ ਐਂਡ ਰਿਕਵਰੀ ਅਤੇ ਸੋਸ਼ਲ ਸਪੋਰਟ ਟਾਸਕ ਫੋਰਸਿਜ ਦੀ ਘੋਸ਼ਣਾ ਕੀਤੀ

ਬ੍ਰੈਂਪਟਨ, ਓਨਟਾਰੀਓ (17 ਮਾਰਚ, 2020) – ਬ੍ਰੈਂਪਟਨ ਕਾਉਂਸਿਲ (Brampton Council), ਪੂਰੇ ਸ਼ਹਿਰ ਵਿੱਚ COVID-19 (ਸੀ.ਓ.ਵੀ.ਆਈ.ਡੀ.-19) ਦੀ ਸਥਿਤੀ ਦੇ ਦੌਰਾਨ ਲਗਾਤਾਰ ਲਗਾਤਾਰ ਮਹੱਤਵਪੂਰਣ ਕਦਮ ਚੁੱਕ ਰਹੀ ਹੈ। ਅੱਜ, ਸਿਟੀ ਆਫ ਬ੍ਰੈਂਪਟਨ ਨੇ ਸਥਾਨਕ ਅਰਥਚਾਰੇ ਅਤੇ ਕਮਜ਼ੋਰ ਭਾਈਚਾਰਿਆਂ ਨੂੰ ਸਹਿਯੋਗ ਦੇਣ ਲਈ ਦੋ ਖਾਸ ਟਾਸਕ ਫੋਰਸਿਜ: ਮੇਅਰ ਦੀ COVID-19 ਇਕੋਨੋਮਿਕ ਸਪੋਰਟ ਐਂਡ ਰਿਕਵਰੀ ਟਾਸਕ ਫੋਰਸ (Economic Support and Recovery Task Force) ਅਤੇ ਮੇਅਰ ਦੀ COVID-19 ਸੋਸ਼ਲ ਸਪੋਰਟ ਟਾਸਕ ਫੋਰਸ (Social Support Task Force) ਦੀ ਘੋਸ਼ਣਾ ਕੀਤੀ।

ਇਹ ਦੋਵੇਂ ਗਰੁੱਪ, ਪ੍ਰਭਾਵੀ ਪ੍ਰਤਿਕਿਰਿਆਵਾਂ ਵਿੱਚ ਤਾਲਮੇਲ ਕਰਨ ਲਈ, ਸਿਟੀ ਆਫ ਬ੍ਰੈਂਪਟਨ ਦੇ ਐਮਰਜੈਂਸੀ ਓਪਰੇਸ਼ਨਸ ਸੈਂਟਰ (Emergency Operations Centre) ਅਤੇ ਸਿਟੀ ਦੇ ਸਟਾਫ ਦੇ ਨਾਲ ਮਿਲ ਕੇ ਕੰਮ ਕਰਨਗੇ।

ਮੇਅਰ ਦੀ COVID-19 ਇਕੋਨੋਮਿਕ ਸਪੋਰਟ ਟਾਸਕ ਫੋਰਸ

ਇਸ ਗਰੁੱਪ ਦੇ ਕੋ-ਚੇਅਰ, ਵਾਰਡਸ 2 ਅਤੇ 6 ਦੇ ਰੀਜਨਲ ਕਾਉਂਸਲਰ ਮਾਈਕਲ ਪਲੇਸ਼ੀ (Michael Palleschi), ਅਤੇ ਵਾਰਡਸ 1 ਅਤੇ 5 ਦੇ ਰੀਜਨਲ ਕਾਉਂਸਲਰ ਪਾਲ ਵਿਸੇਂਟ (Paul Vicente) ਹੋਣਗੇ। ਬ੍ਰੈਂਪਟਨ ਵਿੱਚ ਸਿਫਾਰਿਸ਼ਾਂ ਲਈ ਤਾਲਮੇਲ ਕਰਨ ਅਤੇ ਕਾਰੋਬਾਰ ਸਬੰਧੀ ਰਾਹਤ ਯਤਨਾਂ ਨੂੰ ਸਹਿਯੋਗ ਦੇਣ ਦੇ ਉਪਾਅ ਕਰਨਾ, ਇਸ ਗਰੁੱਪ ਦੀ ਜ਼ਿੰਮੇਵਾਰੀ ਹੋਵੇਗੀ।

ਕਾਉਂਸਿਲ, ਡਾਊਨਟਾਊਨ ਬੀ.ਆਈ.ਏ. (Downtown BIA) ਅਤੇ ਬ੍ਰੈਂਪਟਨ ਬੋਰਡ ਆਫ ਟ੍ਰੇਡ (Brampton Board of Trade) ਸਮੇਤ, ਸਥਾਨਕ ਸਟੇਕਹੋਲਡਰਾਂ ਨਾਲ ਮਿਲ ਕੇ ਇਹਨਾਂ ਯਤਨਾਂ ਤੇ ਕੰਮ ਕਰੇਗੀ।

ਮੇਅਰ ਦੀ COVID-19 ਸੋਸ਼ਲ ਸਪੋਰਟ ਟਾਸਕ ਫੋਰਸ

ਇਸ ਗਰੁੱਪ ਦੇ ਕੋ-ਚੇਅਰ, ਵਾਰਡਸ 1 ਅਤੇ 5 ਦੀ ਰੀਜਨਲ ਕਾਉਂਸਲਰ ਰੋਏਨਾ ਸੈਨਟੋਸ (Rowena Santos), ਅਤੇ ਵਾਰਡਸ 3 ਅਤੇ 4 ਦੇ ਰੀਜਨਲ ਕਾਉਂਸਲਰ ਜੈਫ ਬੋਮੈਨ (Jeff Bowman) ਹੋਣਗੇ। ਇਹ ਟਾਸਕ ਫੋਰਸ, ਬ੍ਰੈਂਪਟਨ ਦੇ ਕਮਜ਼ੋਰ ਭਾਈਚਾਰਿਆਂ ਨੂੰ ਜ਼ਰੂਰੀ ਸਮਾਜਿਕ ਸਹਿਯੋਗ ਪ੍ਰਦਾਨ ਕਰੇਗੀ। ਇਹ ਦੇਖੇਗੀ ਕਿ ਉਹਨਾਂ ਨੂੰ ਬੇਘਰ ਹੋਣ ਦਾ ਜੋਖਮ ਤਾਂ ਨਹੀਂ ਹੈ। ਨਾਲ ਹੀ ਇਹ ਭੋਜਨ ਸਬੰਧੀ ਸੁਰੱਖਿਆ ਵਾਸਤੇ ਦਿੱਤੀਆਂ ਗਈਆਂ ਸਿਫਾਰਿਸ਼ਾਂ ਦੇ ਮੁਤਾਬਿਕ ਕੰਮ ਕਰੇਗੀ।

ਸਿਟੀ ਦੀਆਂ ਸੇਵਾਵਾਂ ਬਾਰੇ ਬਿਲਕੁੱਲ ਤਾਜ਼ਾ ਜਾਣਕਾਰੀ ਅਤੇ ਅਕਸਰ ਪੁੱਛੇ ਜਾਣ ਵਾਲੇ ਸਵਾਲਾਂ (FAQs), ਅਤੇ ਫੈਸਿਲਿਟੀ ਅਤੇ ਪ੍ਰੋਗਰਾਮਿੰਗ ਬੰਦ ਹੋਣ ਬਾਰੇ ਜਾਣਕਾਰੀ ਲਈ, ਕਿਰਪਾ ਕਰਕੇ ਵੈਬਸਾਈਟ: www.brampton.ca/covid19 ਤੇ ਜਾਓ।

ਪੀਲ ਪਬਲਿਕ ਹੈਲਥ ਵੱਲੋਂ ਦਿੱਤੀ ਜਾਣ ਵਾਲੀ ਤਾਜ਼ਾ ਜਾਣਕਾਰੀ ਲਈ: www.peelregion.ca/coronavirus ਤੇ ਜਾਓ।

ਹਵਾਲਾ

“ਹਾਲਾਂਕਿ ਬ੍ਰੈਂਪਟਨ ਦੇ ਨਿਵਾਸੀਆਂ ਅਤੇ ਕਰਮਚਾਰੀਆਂ ਨੂੰ ਸੁਰੱਖਿਅਤ ਰੱਖਣ ਲਈ ਸਿਟੀ ਹਾਲ ਬੰਦ ਰਹੇਗਾ, ਪਰੰਤੂ ਇਹ ਯਕੀਨੀ ਬਣਾਉਣ ਲਈ ਕਾਉਂਸਿਲ ਲਗਾਤਾਰ ਕੰਮ ਕਰ ਰਹੀ ਹੈ ਕਿ ਅਸੀਂ ਸਥਾਨਕ ਅਰਥਚਾਰੇ ਅਤੇ ਕਮਜ਼ੋਰ ਭਾਈਚਾਰਿਆਂ ਨੂੰ ਸਹਿਯੋਗ ਦੇਣ ਲਈ ਨਾਲ ਮਿਲ ਕੇ ਕੰਮ ਕਰ ਰਹੇ ਹਾਂ। ਆਪਣੇ ਸਟੇਕਹੋਲਡਰਾਂ ਦੇ ਨਾਲ ਮਿਲ ਕੇ, ਅਸੀਂ ਬ੍ਰੈਂਪਟਨ ਵਿੱਚ COVID-19 ਦੇ ਅਸਰ ਨੂੰ ਘੱਟ ਕਰਨ ਲਈ ਵਚਨਬੱਧ ਹਾਂ।”

- ਪੈਟਰਿਕ ਬ੍ਰਾਊਨ (Patrick Brown), ਮੇਅਰ, ਸਿਟੀ ਆਫ ਬ੍ਰੈਂਪਟਨ

-30-

ਕੈਨੇਡਾ ਵਿੱਚ ਸਭ ਤੋਂ ਵੱਧ ਤੇਜ਼ੀ ਨਾਲ ਵਧਣ ਵਾਲੇ ਸ਼ਹਿਰਾਂ ਵਿੱਚੋਂ ਇੱਕ ਦੇ ਤੌਰ ਤੇ, ਬ੍ਰੈਂਪਟਨ 650,000 ਲੋਕਾਂ ਅਤੇ 70,000 ਕਾਰੋਬਾਰੀਆਂ ਦਾ ਘਰ ਹੈ। ਅਸੀਂ ਜੋ ਵੀ ਕਰਦੇ ਹਾਂ, ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਕਰਦੇ ਹਾਂ। ਅਸੀਂ ਸਾਡੇ ਵੰਨ-ਸੁਵੰਨੇ ਭਾਈਚਾਰਿਆਂ ਤੋਂ ਸਰਗਰਮ ਹੁੰਦੇ ਹਾਂ, ਅਸੀਂ ਨਿਵੇਸ਼ ਨੂੰ ਆਕਰਸ਼ਿਤ ਕਰਦੇ ਹਾਂ ਅਤੇ ਅਸੀਂ ਤਕਨੀਕ ਅਤੇ ਵਾਤਾਵਰਣ ਸਬੰਧੀ ਨਵੀਨਤਾ ਨੂੰ ਅੱਗੇ ਵਧਾਉਣ ਦੇ ਸਫ਼ਰ ਤੇ ਹਾਂ। ਅਸੀਂ ਇੱਕ ਅਜਿਹਾ ਸਿਹਤਮੰਦ ਸ਼ਹਿਰ ਬਣਾਉਣ ਵਿੱਚ ਉੱਨਤੀ ਲਈ ਭਾਈਵਾਲੀ ਕਰਦੇ ਹਾਂ, ਜੋ ਸੁਰੱਖਿਅਤ, ਸਥਿਰ ਅਤੇ ਸਫਲ ਹੋਵੇ। ਸਾਡੇ ਨਾਲ [Twitter](#), [Facebook](#), ਅਤੇ [Instagram](#) ਤੇ ਜੁੜੋ। www.brampton.ca ਤੇ ਹੋਰ ਜਾਣੋ।

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟੇਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | Monika.Duggal@brampton.ca